

☞ ਤੁਹਾਨੂੰ ਪ੍ਰਾਪਤ ਹੋਣ ਵਾਲੇ ਫਾਰਮ ਅਤੇ ਸੂਚਨਾਵਾਂ

UI ਦਾਅਵਾ ਦਾਇਰ ਕਰਨ ਤੋਂ ਬਾਅਦ, ਤੁਹਾਨੂੰ ਹੇਠਾਂ ਦਿੱਤੀਆਂ ਗਈਆਂ ਸੂਚਨਾਵਾਂ ਅਤੇ ਫਾਰਮ ਡਾਕ ਰਾਹੀਂ ਪ੍ਰਾਪਤ ਹੋਣਗੇ।

- *Notice of Unemployment Insurance Claim Filed*, DE 1101 CLMT (ਬੇਰੁਜ਼ਗਾਰੀ ਬੀਮਾ ਦਾਅਵਾ ਦਾਇਰ ਕਰਨ ਦੀ ਸੂਚਨਾ): ਇਸ ਸੂਚਨਾ ਵਿੱਚ UI ਦਾਅਵਾ ਦਾਇਰ ਕਰਨ ਦੇ ਸਮੇਂ ਤੁਹਾਡੇ ਦੁਆਰਾ ਮੁਹੱਈਆ ਕੀਤੀ ਗਈ ਜਾਣਕਾਰੀ ਸ਼ਾਮਲ ਹੈ। ਜੇਕਰ ਕੋਈ ਜਾਣਕਾਰੀ ਗਲਤ ਹੈ, ਤਾਂ ਡਾਕ ਰਾਹੀਂ ਸੂਚਨਾ ਭੇਜਣ ਦੀ ਤਾਰੀਖ ਤੋਂ ਬਾਅਦ 10 ਦਿਨਾਂ ਦੇ ਅੰਦਰ EDD ਨਾਲ ਸੰਪਰਕ ਕਰੋ।
- *Notice of Unemployment Insurance Award*, DE 429Z (ਬੇਰੁਜ਼ਗਾਰੀ ਬੀਮਾ ਅਨੁਦਾਨ ਦੀ ਸੂਚਨਾ): ਇਸ ਸੂਚਨਾ ਵਿੱਚ, ਤੁਹਾਡੇ ਲਈ ਉਪਲਬਧ ਅਧਿਕਤਮ ਲਾਭ ਰਕਮ ਅਤੇ ਤੁਹਾਡੀ ਹਫ਼ਤੇਵਾਰ ਲਾਭ ਰਕਮ (ਜੇਕਰ ਤੁਸੀਂ ਲਾਭਾਂ ਲਈ ਯੋਗ ਹੋ ਤਾਂ ਹਰ ਹਫ਼ਤੇ ਕਟੌਤੀਆਂ ਤੋਂ ਪਹਿਲਾਂ ਤੁਹਾਨੂੰ ਮਿਲਣ ਵਾਲੀ ਰਕਮ) ਸਮੇਤ, ਤੁਹਾਡੇ ਦਾਅਵੇ ਬਾਰੇ ਜਾਣਕਾਰੀ ਸ਼ਾਮਲ ਹੈ। ਸੂਚਨਾ ਦੇ ਹੇਠਲੇ ਹਿੱਸੇ ਵਿੱਚ ਦਿੱਤੀ ਗਈ ਤਾਲਿਕਾ ਵਿੱਚ ਤੁਹਾਡੇ ਦੁਆਰਾ ਉਸ ਆਧਾਰ ਮਿਆਦ ਵਿੱਚ ਕਮਾਏ ਗਏ ਸਾਰੇ ਵੇਤਨ ਸ਼ਾਮਲ ਹਨ ਤੁਹਾਡਾ ਦਾਅਵਾ ਤੈਅ ਕਰਨ ਲਈ ਜਿਸਦੀ ਵਰਤੋਂ ਕੀਤੀ ਗਈ ਸੀ। ਜੇਕਰ ਤੁਹਾਨੂੰ ਲੱਗਦਾ ਹੈ ਕਿ ਵਿਖਾਏ ਗਏ ਵੇਤਨ ਗਲਤ ਹਨ, ਤਾਂ ਡਾਕ ਰਾਹੀਂ ਇਹ ਸੂਚਨਾ ਭੇਜਣ ਦੀ ਤਾਰੀਖ ਤੋਂ ਬਾਅਦ 30 ਦਿਨਾਂ ਦੇ ਅੰਦਰ EDD ਨਾਲ ਸੰਪਰਕ ਕਰੋ।
- *Continued Claim Form*, DE 4581 (ਨਿਰੰਤਰ ਦਾਅਵਾ ਫਾਰਮ): ਲਾਭਾਂ ਲਈ ਪ੍ਰਮਾਣਿਤ ਹੋਣ ਲਈ ਤੁਹਾਨੂੰ ਇਹ ਫਾਰਮ ਪ੍ਰਾਪਤ ਹੋਵੇਗਾ। ਡਾਕ ਰਾਹੀਂ ਇਹ ਫਾਰਮ ਭੇਜਣ ਦੀ ਬਜਾਏ, ਤੁਸੀਂ UI OnlineSM ਦੀ ਵਰਤੋਂ ਰਾਹੀਂ ਆਨਲਾਈਨ ਜਾਂ EDD Tele-CertSM ਦੀ ਵਰਤੋਂ ਰਾਹੀਂ ਫੋਨ ਦੁਆਰਾ ਪ੍ਰਮਾਣਿਤ ਹੋ ਸਕਦੇ ਹੋ। ਇਹ www.edd.ca.gov/UI_Online 'ਤੇ UI OnlineSM ਰਾਹੀਂ ਪ੍ਰਮਾਣਿਤ ਹੋਣ ਦਾ ਸਭ ਤੋਂ ਤੇਜ਼, ਸਭ ਤੋਂ ਸੌਖਾ ਤਰੀਕਾ ਹੈ।
- *Notice of Requirement to Register for Work*, DE 8405 (ਕੰਮ ਲਈ ਪੰਜੀਕਰਨ ਕਰਨ ਦੀ ਲੋੜ ਦੀ ਸੂਚਨਾ): ਇਹ ਸੂਚਨਾ ਤੁਹਾਨੂੰ ਇਹ ਸਲਾਹ ਦੇਣ ਲਈ ਹੈ ਕਿ UI ਲਾਭ ਪ੍ਰਾਪਤ ਕਰਨ ਦੇ ਯੋਗ ਹੋਣ ਲਈ ਤੁਹਾਨੂੰ CalJOBSSM ਤੇ ਆਪਣਾ ਰੈਜ਼ਿਊਮੇ (ਬਾਯੋਡਾਟਾ) ਦਰਜ ਕਰਨਾ ਅਤੇ ਸੁਚਾਰੂ ਰੱਖਣਾ ਜ਼ਰੂਰੀ ਹੈ। CalJOBSSM ਇਕ ਇੰਟਰਨੈੱਟ-ਆਧਾਰਿਤ ਵਰਚੁਅਲ ਕੰਮ ਕੇਂਦਰ ਹੈ ਜੋ ਤੁਹਾਡੇ ਕੈਰੀਅਰ ਨੂੰ ਪ੍ਰਬੰਧਿਤ ਕਰਨ ਵਿੱਚ ਮਦਦ ਕਰਨ ਲਈ ਹਜ਼ਾਰਾਂ ਨੌਕਰੀਆਂ ਅਤੇ ਸਾਧਨਾਂ ਤਕ ਪਹੁੰਚ ਮੁਹੱਈਆ ਕਰਦਾ ਹੈ। ਇਸ ਪ੍ਰੋਗਰਾਮ ਦੀ ਸ਼ਰਤ ਨੂੰ ਪੂਰਾ ਕਰਨ ਲਈ ਅੱਜ ਹੀ ਪੰਜੀਕਰਨ ਕਰਨ ਲਈ www.CalJOBS.ca.gov 'ਤੇ ਜਾਓ।
- *Employment Development Department (EDD) Customer Account Number*, DE 5614 (ਇੰਪਲੋਇਮੈਂਟ ਡਿਵੈਲਪਮੈਂਟ ਡਿਪਾਰਟਮੈਂਟ ਗਾਹਕ ਖਾਤਾ ਸੰਖਿਆ) : ਇਹ ਸੂਚਨਾ ਤੁਹਾਨੂੰ UI OnlineSM ਲਈ ਪੰਜੀਕਰਨ ਕਰਦੇ ਸਮੇਂ ਵਰਤੀ ਜਾਣ ਵਾਲੀ ਬੇਜੇਡ, 10 ਅੰਕਾਂ ਦੀ ਬੇਤਰਤੀਬੀ ਢੰਗ ਨਾਲ ਅਸਾਈਨ ਕੀਤੀ ਗਈ ਸੰਖਿਆ ਮੁਹੱਈਆ ਕਰਦੀ ਹੈ। EDD ਗਾਹਕ ਖਾਤਾ ਸੰਖਿਆ ਤੁਹਾਡੀ ਪਛਾਣ ਦੀ ਰੱਖਿਆ ਕਰਨ ਅਤੇ ਯੋਧਾਯਤੀ ਨੂੰ ਰੋਕਣ ਅਤੇ ਉਸਦਾ ਪਤਾ ਲਗਾਉਣ ਲਈ ਵਾਧੂ ਸੁਰੱਖਿਆ ਹੈ।

ਤੁਹਾਨੂੰ ਉੱਪਰ ਸੂਚੀਬੱਧ ਕੀਤੇ ਗਏ ਫਾਰਮਾਂ ਅਤੇ ਸੂਚਨਾਵਾਂ ਤੋਂ ਇਲਾਵਾ ਦੂਜੇ ਫਾਰਮਾਂ ਅਤੇ ਸੂਚਨਾਵਾਂ ਪ੍ਰਾਪਤ ਹੋ ਸਕਦੀਆਂ ਹਨ ਜੇਕਰ ਤੁਹਾਡੀ ਅਰਜ਼ੀ ਵਿੱਚ ਕੋਈ ਸਮੱਸਿਆਵਾਂ ਹੋਣ, ਜੇਕਰ ਤੁਹਾਡੇ ਲਈ ਯੋਗਤਾ ਨਿਰਧਾਰਨ ਫੋਨ ਇੰਟਰਵਿਊ EDD ਦੇ ਨਾਲ ਤੈਅ ਕੀਤਾ ਗਿਆ ਹੈ, ਜਾਂ ਜੇਕਰ ਤੁਹਾਡੀ ਪਛਾਣ ਦੀ ਤਸਦੀਕ ਕਰਨ ਲਈ EDD ਨੂੰ ਵਾਧੂ ਜਾਣਕਾਰੀ ਦੀ ਲੋੜ ਹੈ।

ਰੁਜ਼ਗਾਰ ਅਤੇ ਸਿਖਲਾਈ ਸੇਵਾਵਾਂ ਪ੍ਰਾਪਤ ਕਰਨਾ

ਰੁਜ਼ਗਾਰ ਅਤੇ ਸਿਖਲਾਈ ਸੇਵਾਵਾਂ, America's Job Centers of CaliforniaSM (AJCC) (ਅਮੈਰਿਕਾਜ਼ ਜੌਬ ਸੈਂਟਰਸ ਆਫ਼ ਕੈਲੀਫੋਰਨੀਆ) ਦੇ ਰਾਹੀਂ ਉਪਲਬਧ ਹਨ। ਆਪਣੇ ਨੇੜੇ ਕੋਈ ਥਾਂ ਲੱਭਣ ਲਈ www.edd.ca.gov/Office_Locator 'ਤੇ ਜਾਓ।

ਕੈਲੀਫੋਰਨੀਆ ਸਿਖਲਾਈ ਦੇ ਲਾਭ

ਕੈਲੀਫੋਰਨੀਆ ਟਰੇਨਿੰਗ ਬੈਨੀਫਿਟਸ (CTB), ਬੇਰੁਜ਼ਗਾਰ ਬੀਮਾ (UI) ਦੇ ਯੋਗ ਦਾਅਵੇਦਾਰਾਂ ਨੂੰ UI ਲਾਭ ਪ੍ਰਾਪਤ ਕਰਨ ਦੇ ਨਾਲ-ਨਾਲ, ਆਪਣੀ ਸਿੱਖਿਆ ਨੂੰ ਅੱਗੇ ਵਧਾਉਣ, ਆਪਣੇ ਹੁਨਰਾਂ ਵਿੱਚ ਸੁਧਾਰ ਕਰਨ ਅਤੇ/ਜਾਂ ਕੋਈ ਨਵਾਂ ਰੁਜ਼ਗਾਰ ਸਿੱਖਣ ਦਾ ਮੌਕਾ ਦਿੰਦਾ ਹੈ। CTB ਬਾਰੇ ਵਧੇਰੇ ਜਾਣਕਾਰੀ ਲਈ, ਜਿਵੇਂ ਯੋਗਤਾ ਬਾਰੇ ਜਾਂ ਕਿਵੇਂ ਅਪਲਾਈ ਕਰਨਾ ਹੈ, www.edd.ca.gov/CTB 'ਤੇ ਜਾਓ।

ਹੋਰ ਜਾਣਕਾਰੀ

UI ਪ੍ਰੋਗਰਾਮ ਅਤੇ ਤੁਹਾਨੂੰ ਪ੍ਰਾਪਤ ਹੋਣ ਵਾਲੀਆਂ ਹੋਰ ਸੂਚਨਾਵਾਂ ਬਾਰੇ ਵਧੇਰੇ ਜਾਣਕਾਰੀ ਹਾਸਲ ਕਰਨ ਲਈ www.edd.ca.gov/unemployment 'ਤੇ ਜਾਓ। UI ਲਾਭਾਂ ਲਈ ਤੁਹਾਡੇ ਹੱਕਾਂ ਅਤੇ ਜ਼ਿੰਮੇਵਾਰੀਆਂ ਬਾਰੇ ਵਧੇਰੇ ਬਿਓਰੇਵਾਰ ਜਾਣਕਾਰੀ ਅਤੇ ਖ਼ਾਸ ਪ੍ਰੋਗਰਾਮਾਂ ਜਾਂ ਕੰਮ-ਸਬੰਧੀ ਸੇਵਾਵਾਂ ਬਾਰੇ ਜਾਣਕਾਰੀ ਲਈ, UI ਹੈਂਡਬੁੱਕ A Guide to Benefits and Employment Services, DE 1275A (ਲਾਭ ਅਤੇ ਰੁਜ਼ਗਾਰ ਸੇਵਾਵਾਂ ਲਈ ਗਾਈਡ) ਪੜ੍ਹੋ। ਤੁਸੀਂ www.edd.ca.gov/forms 'ਤੇ ਜਾ ਕੇ ਹੈਂਡਬੁੱਕ ਵੇਖ ਸਕਦੇ ਹੋ ਜਾਂ ਉਸਦਾ ਆਨਲਾਈਨ ਆਂਡਰ ਦੇ ਸਕਦੇ ਹੋ। ਖੋਜ ਮਾਪਦੰਡ “Keyword(s) or Form Number,” (ਕੀਵਰਡ ਜਾਂ ਫਾਰਮ ਸੰਖਿਆ) ਦੀ ਚੋਣ ਕਰੋ, ਫਾਰਮ ਲੋਕੇਟਰ ਬਕਸੇ ਵਿੱਚ ਫਾਰਮ ਸੰਖਿਆ “DE 1275A” ਦਾਖਲ ਕਰੋ, ਅਤੇ “Search” (ਖੋਜ) ਬਟਨ ਦੀ ਚੋਣ ਕਰੋ।

EDD ਨਾਲ ਸੰਪਰਕ ਕਰੋ

ਜੇਕਰ ਤੁਹਾਡਾ ਅਜਿਹਾ ਕੋਈ ਸਵਾਲ ਹੈ ਜਿਸਦਾ EDD ਵੈੱਬਸਾਈਟ 'ਤੇ ਜਿਸਦਾ ਜਵਾਬ ਨਹੀਂ ਹੈ ਅਤੇ ਤੁਹਾਨੂੰ ਵਾਧੂ ਜਾਣਕਾਰੀ ਜਾਂ ਸਹਾਇਤਾ ਦੀ ਲੋੜ ਹੈ, ਤਾਂ UI OnlineSM ਦੀ ਵਰਤੋਂ ਕਰੋ। UI OnlineSM ਦਿਨ ਦੇ 24 ਘੰਟੇ, ਹਫ਼ਤੇ ਦੇ 7 ਦਿਨ ਉਪਲਬਧ ਹੈ। ਇਹ ਸਵਾਲ ਪੁੱਛਣ ਅਤੇ ਜਾਣਕਾਰੀ ਹਾਸਲ ਕਰਨ ਦਾ ਸੁਰੱਖਿਅਤ ਨਿ ਅਤੇ ਗੁਪਤ ਤਰੀਕਾ ਹੈ। ਆਨਲਾਈਨ ਸੁਨੇਹਾ ਦੇਣ ਲਈ www.edd.ca.gov/UI_Online 'ਤੇ ਜਾਓ ਅਤੇ UI OnlineSM ਲਈ ਪੰਜੀਕਰਨ ਕਰੋ।



UI ਸਵੈ-ਸੇਵਾ ਫੋਨ ਲਾਈਨ
ਦਿਨ ਦੇ 24 ਘੰਟੇ,
ਹਫ਼ਤੇ ਦੇ 7 ਦਿਨ ਉਪਲਬਧ
ਅੰਗਰੇਜ਼ੀ ਅਤੇ ਸਪੈਨਿਸ਼
1-866-333-4606

ਕੈਲੀਫ਼ੋਰਨੀਆ ਸਟੇਟ

ਲੇਬਰ ਆਂਡ ਵਰਕਫੋਰਸ ਡਿਵੈਲਪਮੈਂਟ ਏਜੰਸੀ

ਇੰਪਲੋਇਮੈਂਟ ਡਿਵੈਲਪਮੈਂਟ ਡਿਪਾਰਟਮੈਂਟ

UI ਗਾਹਕ ਸੇਵਾ

ਸੋਮਵਾਰ ਤੋਂ ਸ਼ੁੱਕਰਵਾਰ, ਸਵੇਰੇ 8 ਵਜੇ ਤੋਂ
ਦੁਪਹਿਰ 12 ਵਜੇ ਤੱਕ ਉਪਲਬਧ

ਅੰਗਰੇਜ਼ੀ	1-800-300-5616
ਸਪੈਨਿਸ਼	1-800-326-8937
ਕੈਟੋਨੀਸ	1-800-547-3506
ਮੈਂਡਰਿਨ	1-866-303-0706
ਵਿਅਤਨਾਮੀ	1-800-547-2058
TTY	1-800-815-9387

EDD ਕੋਲ ਉਹ ਨੁਮਾਇੰਦੇ ਹਨ ਜੋ ਦੂਜੀਆਂ ਭਾਸ਼ਾਵਾਂ ਵਿੱਚ ਤੁਹਾਡੀ ਮਦਦ ਕਰ ਸਕਦੇ ਹਨ। ਜੇਕਰ ਤੁਹਾਨੂੰ ਮਦਦ ਦੀ ਲੋੜ ਹੈ ਅਤੇ ਤੁਸੀਂ ਕਿਸੇ EDD ਨੁਮਾਇੰਦੇ ਦੇ ਨਾਲ ਕਿਸੇ ਹੋਰ ਭਾਸ਼ਾ ਵਿੱਚ ਗੱਲ ਕਰਨਾ ਚਾਹੁੰਦੇ ਹੋ ਤਾਂ ਕਿਰਪਾ ਕਰਕੇ ਇਕ ਗਾਹਕ ਸੇਵਾ ਨੰਬਰ ਤੇ ਕਾਲ ਕਰੋ ਅਤੇ ਆਪਣੀ ਪਸੰਦੀਦਾ ਭਾਸ਼ਾ ਵਿੱਚ ਦੁਬਾਰਾ ਲਈ ਬੇਨਤੀ ਕਰੋ।

EDD ਸਮਾਨ ਮੌਕੇ ਦੇਣ ਵਾਲਾ ਰੁਜ਼ਗਾਰਦਾਤਾ/ਪ੍ਰੋਗਰਾਮ ਹੈ। ਬੇਨਤੀ ਕਰਨ ਤੇ ਅਮਸਰੱਥ ਲੋਕਾਂ ਲਈ ਵਾਧੂ ਸਹਾਇਤਾ ਅਤੇ ਸੇਵਾਵਾਂ ਉਪਲਬਧ ਹਨ। ਉੱਪਰ ਸੂਚੀਬੱਧ ਕੀਤੇ ਗਏ ਨੰਬਰਾਂ 'ਤੇ ਫੋਨ ਕਰ ਕੇ ਸੇਵਾਵਾਂ, ਸਹਾਇਤਾਵਾਂ, ਅਤੇ/ਜਾਂ ਵਿਕਪਲਕ ਸਰੂਪਾਂ ਲਈ ਬੇਨਤੀਆਂ ਕਰਨ ਦੀ ਲੋੜ ਹੈ।